

ਸਾਰਗ ਮਹਲਾ ੫ ॥

Saarang, Fifth Mehl:

ਮੋਹਨੀ ਮੋਹਤ ਰਹੈ ਨ ਹੋਰੀ ॥

The Great Enticer Maya keeps enticing, and cannot be stopped.

ਸਾਧਿਕ ਸਿਧ ਸਗਲ ਕੀ ਪਿਆਰੀ ਤੁਟੈ ਨ ਕਾਹੂ ਤੋਰੀ ॥੧॥ ਰਹਾਉ ॥

She is the Beloved of all the Siddhas and seekers; no one can fend her off.  
||1||Pause||

ਖਟੁ ਸਾਸਤ੍ਰੁ ਉਚਰਤ ਰਸਨਾਗਰ ਤੀਰਥ ਗਵਨ ਨ ਥੋਰੀ ॥

Reciting the six Shaastras and visiting sacred shrines of pilgrimage do not decrease her power.

ਪੂਜਾ ਚਕ੍ਰ ਬਰਤ ਨੇਮ ਤਪੀਆ ਉਹਾ ਗੈਲਿ ਨ ਛੋਰੀ ॥੧॥

Devotional worship, ceremonial religious marks, fasting, vows and penance - none of these will make her release her hold. ||1||

ਅੰਧ ਕੂਪ ਮਹਿ ਪਤਿਤ ਹੋਤ ਜਗੁ ਸੰਤਹੁ ਕਰਹੁ ਪਰਮ ਗਤਿ ਮੋਰੀ ॥

The world has fallen into the deep dark pit. O Saints, please bless me with the supreme status of salvation.

ਸਾਧਸੰਗਤਿ ਨਾਨਕੁ ਭਇਓ ਮੁਕਤਾ ਦਰਸਨੁ ਪੇਖਤ ਭੋਰੀ ॥੨॥੩੭॥੬੦॥

In the Saadh Sangat, the Company of the Holy, Nanak has been liberated, gazing upon the Blessed Vision of their Darshan, even for an instant.  
||2||37||60||